

ਗਉੜੀ ਮਹਲਾ ੫ ॥ ਪੂਰਾ ਮਾਰਗੁ ਪੂਰਾ ਇਸਨਾਨੁ ॥ ਸਭੁ ਕਿਛੁ ਪੂਰਾ ਹਿਰਦੈ ਨਾਮੁ ॥੧॥ ਪੂਰੀ ਰਹੀ  
ਜਾ ਪੂਰੈ ਰਾਖੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੧॥ ਰਹਾਉ ॥ ਪੂਰਾ ਸੁਖੁ ਪੂਰਾ ਸੰਤੋਖੁ ॥ ਪੂਰਾ  
ਤਪੁ ਪੂਰਨ ਰਾਜੁ ਜੋਗੁ ॥ ੨ ॥ ਹਰਿ ਕੈ ਮਾਰਗਿ ਪਤਿਤ ਪੁਨੀਤ ॥ ਪੂਰੀ ਸੋਭਾ ਪੂਰਾ ਲੋਕੀਕ ॥ ੩ ॥  
ਕਰਣਹਾਰੁ ਸਦ ਵਸੈ ਹਦੁਰਾ ॥ ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ॥੧੪੫॥੧੧੪॥ {ਪੰਨਾ 188}

ਪਦਅਰਥ:- ਪੂਰਾ—ਜਿਸ ਵਿਚ ਕੋਈ ਉਕਾਈ ਨਹੀਂ। ਮਾਰਗੁ—(ਜ਼ਿੰਦਗੀ ਦਾ) ਰਸਤਾ। ਸਭੁ ਕਿਛੁ—ਹਰੇਕ  
ਉੱਦਮ।1।

ਪੂਰੀ ਰਹੀ—ਸਦਾ ਇੱਜ਼ਤ ਬਣੀ ਰਹੀ। ਜਾ—ਜਦੋਂ। ਪੂਰੈ—ਅਭੁੱਲ (ਗੁਰੂ) ਨੇ। ਤਾਕੀ—ਤੱਕੀ। ਜਨ—(ਉਹਨਾਂ)  
ਜਨਾਂ ਨੇ।1। ਰਹਾਉ।

ਰਾਜੁ ਜੋਗੁ—ਦੁਨੀਆ ਦਾ ਰਾਜ ਭਾਗ ਭੀ ਤੇ ਪਰਮਾਤਮਾ ਨਾਲ ਮੇਲ ਭੀ।2।

ਮਾਰਗਿ—ਰਸਤੇ ਉਤੇ। ਪਤਿਤ—(ਵਿਕਾਰਾਂ ਵਿਚ) ਡਿੱਗੇ ਹੋਏ। ਲੋਕੀਕ—ਲੋਕਾਂ ਨਾਲ ਵਰਤਣ-ਵਿਹਾਰ।3।

ਹਦੁਰਾ—ਅੰਗ-ਸੰਗ।4।

ਅਰਥ:- (ਪੂਰੇ ਗੁਰੂ ਦੀ ਮਿਹਰ ਨਾਲ) ਜਿਨ੍ਹਾਂ ਮਨੁੱਖਾਂ ਨੇ (ਆਪਣੇ ਸਭ ਕਾਰ-ਵਿਹਾਰਾਂ ਵਿਚ) ਪਰਮਾਤਮਾ ਦਾ  
ਆਸਰਾ ਲਈ ਰੱਖਿਆ, ਉਹਨਾਂ ਦੀ ਇੱਜ਼ਤ ਸਦਾ ਬਣੀ ਰਹੀ ਕਿਉਂਕਿ ਅਭੁੱਲ ਗੁਰੂ ਨੇ ਉਹਨਾਂ ਦੀ ਇੱਜ਼ਤ  
ਰੱਖੀ।1। ਰਹਾਉ।

(ਗੁਰੂ ਦੀ ਮਿਹਰ ਨਾਲ) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ, ਉਸ ਦਾ ਹਰੇਕ ਉੱਦਮ  
ਉਕਾਈ-ਹੀਣ ਹੁੰਦਾ ਹੈ (ਕਿਉਂਕਿ) ਪਰਮਾਤਮਾ ਦਾ ਨਾਮ ਹੀ (ਜੀਵਨ ਦਾ) ਸਹੀ ਰਸਤਾ ਹੈ, ਨਾਮ ਹੀ ਅਸਲ  
(ਤੀਰਥ-) ਇਸ਼ਨਾਨ ਹੈ।1।

(ਗੁਰੂ ਦੀ ਮਿਹਰ ਨਾਲ ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਵਿਚ ਰਹਿੰਦਾ ਹੈ ਉਹ) ਸਦਾ ਲਈ ਆਤਮਕ  
ਆਨੰਦ ਮਾਣਦਾ ਹੈ ਤੇ ਸੰਤੋਖ ਵਾਲਾ ਜੀਵਨ ਬਿਤਾਂਦਾ ਹੈ। (ਪਰਮਾਤਮਾ ਦੀ ਸਰਨ ਹੀ ਉਸ ਦੇ ਵਾਸਤੇ) ਅਭੁੱਲ  
ਤਪ ਹੈ, ਉਹ ਪੂਰਨ ਰਾਜ ਭੀ ਮਾਣਦਾ ਹੈ ਤੇ ਪਰਮਾਤਮਾ ਦੇ ਚਰਨਾਂ ਨਾਲ ਜੁੜਿਆ ਭੀ ਰਹਿੰਦਾ ਹੈ।2।

(ਗੁਰੂ ਦੀ ਮਿਹਰ ਨਾਲ ਜਿਹੜੇ ਮਨੁੱਖ) ਪਰਮਾਤਮਾ ਦੇ ਰਾਹ ਉਤੇ ਤੁਰਦੇ ਹਨ ਉਹ (ਪਹਿਲਾਂ) ਵਿਕਾਰਾਂ ਵਿਚ  
ਡਿੱਗੇ ਹੋਏ ਭੀ (ਹੁਣ) ਪਵਿਤ੍ਰ ਹੋ ਜਾਂਦੇ ਹਨ। (ਉਹਨਾਂ ਨੂੰ ਲੋਕ ਪਰਲੋਕ ਵਿਚ) ਸਦਾ ਲਈ ਸੋਭਾ ਮਿਲਦੀ ਹੈ, ਲੋਕਾਂ  
ਨਾਲ ਉਹਨਾਂ ਦਾ ਵਰਤਣ-ਵਿਹਾਰ ਭੀ ਸੁਚੱਜਾ ਰਹਿੰਦਾ ਹੈ।3।

ਹੇ ਨਾਨਕ! ਆਖ—ਜਿਸ ਮਨੁੱਖ ਨੂੰ ਮੇਰਾ ਅਭੁੱਲ ਗੁਰੂ ਮਿਲ ਪੈਂਦਾ ਹੈ, ਕਰਤਾਰ ਸਿਰਜਣਹਾਰ ਸਦਾ ਉਸ ਮਨੁੱਖ ਦੇ  
ਅੰਗ-ਸੰਗ ਵੱਸਦਾ ਹੈ।4। 45।114।